


ਗਯਾ ਬੱਚਾ

L'enfant-âne

 Lindiwe Matshikiza

 Meghan Judge


 Anu Gill

 Punjabi / French

 Level 3

(imageless edition)






ਇੱਕ ਛੋਟੀ ਕੁੜੀ ਨੇ ਪਹਿਲਾਂ ਕਾਫ਼ੀ ਦੂਰ ਇੱਕ ਭੇਦ-ਭਰਿਆ  
ਆਕਾਰ ਦੇਖਿਆ ਸੀ।

...

Une petite fille fut la première à voir la  
forme mystérieuse au loin.



ਜਿਸ ਤਰ੍ਹਾਂ ਉਹ ਆਕਾਰ ਨੇੜੇ ਆਇਆ, ਉਸ ਨੇ ਦੇਖਿਆ ਇਹ  
ਇੱਕ ਭਾਰੀ ਗਰਭਵਤੀ ਔਰਤ ਸੀ।


...

Tandis que la forme se rapprocha, la  
petite fille vit que c'était une femme  
enceinte de plusieurs mois.

ਸ਼ਰਮੀਲੀ ਪਰ ਬਹਾਦਰ, ਛੋਟੀ ਕੁੜੀ ਔਰਤ ਦੇ ਨੇੜੇ ਚਲੀ ਗਈ।  
“ਸਾਨੂੰ ਇਸ ਨੂੰ ਆਪਣੇ ਨਾਲ ਰੱਖਣਾ ਚਾਹੀਦਾ ਹੈ,” ਛੋਟੀ ਕੁੜੀ ਦੇ  
ਲੋਕਾਂ ਨੇ ਫੈਸਲਾ ਕੀਤਾ। “ਆਪਾਂ ਇਸ ਨੂੰ ਅਤੇ ਇਸ ਦੇ ਬੱਚੇ ਨੂੰ  
ਸੁਰੱਖਿਅਤ ਰੱਖਾਂਗੇ।”

...


Timide mais brave, la petite fille se  
rapprocha de la femme. « Nous devons la  
garder avec nous, » le peuple de la petite  
fille dit. « Nous la garderons en sécurité,  
ainsi que son enfant. »



ਬੱਚੇ ਦਾ ਜਲਦੀ ਹੀ ਜਨਮ ਹੋਣ ਵਾਲਾ ਸੀ। “ਧੱਕਾ ਲਾਓ!”  
“ਕੰਬਲ ਲਿਆਉ!” “ਪਾਣੀ!” “ਧੱਕੋ!!!”

...

L'enfant arriva bientôt. « Pousse ! » «  
Apportez des couvertures ! » « De l'eau ! »  
« Pouuusseeeee ! »



ਪਰ ਜਦ ਸਾਰਿਆਂ ਨੇ ਬੱਚੇ ਨੂੰ ਵੇਖਿਆ, ਹਰ ਕੋਈ ਸਦਮੇ ਵਿੱਚ ਸੀ। “ਗਧਾ?!”

...

Mais quand ils virent le bébé, tous firent un saut en arrière. « Un âne ?! »

ਸਾਰੇ ਬਹਿਸ ਕਰਨ ਲੱਗ ਪਏ। “ਅਸੀਂ ਕਿਹਾ ਸੀ ਕਿ ਆਪਾਂ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਰੱਖਾਂਗੇ ਅਤੇ ਆਪਾਂ ਇਸ ਤਰ੍ਹਾਂ ਹੀ ਕਰਾਂਗੇ,” ਕੁਝ ਲੋਕਾਂ ਨੇ ਕਿਹਾ। “ਪਰ ਇਹ ਸਾਡੇ ਲਈ ਬੁਰੀ ਕਿਸਮਤ ਲਿਆਉਣਗੇ!” ਹੋਰਾਂ ਨੇ ਕਿਹਾ।

...


Tout le monde commença à se disputer. « Nous avons dit que nous garderions mère et enfant en sécurité et c'est ce que nous ferons, » quelques-uns ont dit. « Mais ils vont nous porter malchance ! » ont dit d'autres.

ਅਤੇ ਇਸ ਤਰ੍ਹਾਂ ਔਰਤ ਫਿਰ ਇਕੱਲੀ ਹੋ ਗਈ। ਉਸ ਨੇ ਸੋਚਿਆ ਕਿ ਉਹ ਇਸ ਅਜੀਬ ਬੱਚੇ ਦੇ ਨਾਲ ਕੀ ਕਰੇ। ਉਸ ਨੇ ਸੋਚਿਆ ਕਿ ਉਹ ਆਪਣੇ ਆਪ ਦੇ ਨਾਲ ਕੀ ਕਰੇ।

...

Ainsi, la femme se retrouva seule encore une fois. Elle se demanda quoi faire avec cet enfant malcommode. Elle se demanda quoi faire avec elle-même.





ਅੰਤ ਵਿੱਚ ਉਸ ਨੂੰ ਸਵੀਕਾਰ ਕਰਨਾ ਪਿਆ ਕਿ ਇਹ ਉਸਦਾ ਬੱਚਾ ਹੈ ਅਤੇ ਉਹ ਉਸਦੀ ਮਾਂ।

...

Mais elle dut finalement accepter qu'il était son enfant et qu'elle était sa mère.

ਹੁਣ, ਜੇ ਬੱਚਾ ਛੋਟੇ ਸਾਈਜ਼ ਦਾ ਰਹਿੰਦਾ ਤਾਂ ਸਭ ਕੁਝ ਵੱਖਰਾ ਹੋ ਸਕਦਾ ਸੀ। ਪਰ ਗਧਾ ਬੱਚਾ ਵੱਡਾ ਹੋਈ ਗਿਆ ਜਦ ਤੱਕ ਉਹ ਆਪਣੀ ਮਾਂ ਦੀ ਪਿੱਠ ਤੇ ਫਿੱਟ ਨਹੀਂ ਸੀ ਹੁੰਦਾ। ਅਤੇ ਉਹ ਬਹੁਤ ਕੋਸ਼ਿਸ਼ ਕਰਦਾ ਪਰ ਉਸ ਤੋਂ ਮਨੁੱਖਾਂ ਵਰਗਾ ਵਿਵਹਾਰ ਨਹੀਂ ਸੀ ਹੁੰਦਾ। ਉਸ ਦੀ ਮਾਤਾ ਅਕਸਰ ਥੱਕੀ ਅਤੇ ਨਿਰਾਸ਼ ਹੁੰਦੀ। ਕਈ ਵਾਰ ਉਹ ਉਸ ਤੋਂ ਜਾਨਵਰਾਂ ਵਾਲਾ ਕੰਮ ਕਰਾਉਂਦੀ।


...

Maintenant, si l'enfant était resté petit tout aurait été différent. Mais l'enfant-âne grandit et grandit jusqu'à ce qu'il ne puisse plus être porté sur le dos de sa mère. Et malgré ses plus grands efforts, il ne pouvait pas se comporter comme un être humain. Sa mère était très souvent fatiguée et frustrée. Parfois elle l'obligeait à faire du travail destiné aux animaux.

ਗਧਾ ਉਲਝਣ ਅਤੇ ਗੁੱਸੇ ਦੇ ਨਾਲ ਅੰਦਰੋਂ ਭਰ ਗਿਆ। ਉਹ ਕੁਝ ਨਹੀਂ ਸੀ ਕਰ ਸਕਦਾ। ਉਹ ਇਸ ਤਰ੍ਹਾਂ ਨਹੀਂ ਸੀ ਬਣ ਸਕਦਾ ਅਤੇ ਉਸ ਤਰ੍ਹਾਂ ਨਹੀਂ ਸੀ ਬਣ ਸਕਦਾ। ਉਹ ਇੱਕ ਦਿਨ ਇਨ੍ਹਾਂ ਗੁੱਸੇ ਹੋ ਗਿਆ ਕਿ ਉਸ ਨੇ ਆਪਣੀ ਮਾਂ ਨੂੰ ਲੱਤ ਮਾਰਕੇ ਜ਼ਮੀਨ ਤੇ ਸੁੱਟ ਦਿੱਤਾ।

...

La confusion et la colère s'accumulèrent à l'intérieur d'Âne. Il ne pouvait pas faire ceci et il ne pouvait pas faire cela. Il ne pouvait pas être comme ceci et il ne pouvait pas être comme cela. Il devint tellement fâché qu'un jour il botta sa mère par terre.



ਗਧਾ ਸ਼ਰਮ-ਸਾਰ ਹੋਇਆ। ਉਸ ਤੋਂ ਜਿੰਨ੍ਹੀ ਦੂਰ ਅਤੇ ਤੇਜ਼ ਹੋ  
ਸਕਿਆ ਉਹ ਭੱਜਿਆ ਗਿਆ।

...

Âne fut rempli de honte. Il commença à se  
sauver aussi vite et aussi loin qu'il pouvait.

ਜਦ ਉਸ ਨੇ ਭੱਜਣਾ ਬੰਦ ਕੀਤਾ, ਰਾਤ ਹੋ ਗਈ ਸੀ ਅਤੇ ਗਧਾ ਗੁੰਮ ਹੋ ਗਿਆ। “ਹੀ ਹੋ?” ਉਸ ਨੇ ਹਨੇਰੇ ਵਿੱਚ ਧੀਮੀ ਅਵਾਜ਼ ਵਿੱਚ ਆਖਿਆ। “ਹੀ ਹੋ?” ਅਵਾਜ਼ ਵਾਪਸ ਗੁੰਮ ਆਈ। ਉਹ ਇਕੱਲਾ ਸੀ। ਆਪਣੇ ਆਪ ਨੂੰ ਘੁਟ ਕੇ ਉਹ ਡੂੰਘੀ ਅਤੇ ਦੁਖ ਭਰੀ ਨੀਂਦ ਵਿੱਚ ਪੈ ਗਿਆ।

...

Quand il arrêta de courir, la nuit était tombée et Âne était perdu. « Hi han ? » il chuchota à la noirceur. « Hi han ? » la noirceur retourna en écho. Il était seul. Se lovant en petite boule, troublé, il s'endormit profondément.

ਜਦ ਗਧਾ ਉਠਿਆ ਇੱਕ ਅਜੀਬ ਬਜ਼ੁਰਗ ਆਦਮੀ ਉਸ ਨੂੰ ਤਾੜ  
ਰਿਹਾ ਸੀ। ਉਸ ਨੇ ਬਜ਼ੁਰਗ ਆਦਮੀ ਦੀਆਂ ਅੱਖਾਂ ਵਿੱਚ ਵੇਖਿਆ  
ਅਤੇ ਉਸ ਨੂੰ ਉਮੀਦ ਦਾ ਇਹਸਾਸ ਹੋਣ ਲੱਗਾ।


...

Âne se réveilla et vit un vieil homme  
étrange qui le regardait. Il regarda dans  
les yeux du vieil homme et commença à  
ressentir un brin d'espoir.

ਗਧਾ ਬਜ਼ੁਰਗ ਆਦਮੀ ਦੇ ਨਾਲ ਰਹਿਣ ਲਗਿਆ, ਜਿਸ ਨੇ ਉਸ ਨੂੰ ਜਿਓਣ ਦੇ ਵੱਖ-ਵੱਖ ਤਰੀਕੇ ਸਿਖਾਏ। ਗਧਾ ਅਤੇ ਬਜ਼ੁਰਗ ਆਦਮੀ ਇੱਕ-ਦੂਜੇ ਨੂੰ ਸੁਣਦੇ ਅਤੇ ਇੱਕ-ਦੂਜੇ ਤੋਂ ਸਿੱਖਦੇ। ਉਹ ਇੱਕ-ਦੂਜੇ ਦੀ ਮਦਦ ਕਰਦੇ ਅਤੇ ਇਕੱਠੇ ਹੱਸਦੇ।

...

Âne parti vivre avec le vieil homme, qui lui montra plusieurs façons de survivre. Âne écouta et il apprit, et le vieil homme aussi. Ils s'aidèrent tous les deux et ils rirent ensemble.



ਇਕ ਸਵੇਰ, ਬਜ਼ੁਰਗ ਆਦਮੀ ਨੇ ਗਏ ਨੂੰ ਪਹਾੜ ਦੀ ਚੋਟੀ ਤੇ  
ਲੈਕੇ ਜਾਣ ਲਈ ਕਿਹਾ।

...


Un matin, le vieil homme demanda à Âne  
de le transporter jusqu'au sommet d'une  
montagne.



ਉਹ ਬੱਦਲਾਂ ਦੇ ਵਿਚਕਾਰ ਸੌਂ ਗਏ। ਗਏ ਨੂੰ ਸੁਪਨਾ ਆਇਆ ਕਿ ਉਸ ਦੀ ਮਾਂ ਬਿਮਾਰ ਹੈ ਅਤੇ ਉਸ ਨੂੰ ਬੁਲਾ ਰਹੀ ਹੈ। ਜਦ ਉਸ ਨੂੰ ਜਾਗ ਆਈ...

...


En haut, parmi les nuages, ils s'endormirent. Âne rêva que sa mère était malade et qu'elle l'appelait. Et quand il se réveilla...



...ਬੱਦਲ ਉਸ ਦੇ ਦੋਸਤ, ਬਜ਼ੁਰਗ ਆਦਮੀ, ਦੇ ਨਾਲ ਗਾਇਬ ਹੋ ਗਏ।

...

... les nuages étaient disparus avec son ami le vieil homme.



ਗਧੇ ਨੂੰ ਅਖੀਰ ਵਿੱਚ ਸਮਝ ਆਈ ਕਿ ਕੀ ਕਰਨਾ ਹੈ।

...

Âne sut finalement quoi faire.

ਗਧੇ ਨੂੰ ਉਸਦੀ ਮਾਂ ਇਕੱਲੀ ਅਤੇ ਆਪਣੇ ਬੱਚੇ ਦਾ ਸੋਗ ਮਣਾਉਂਦੀ  
ਮਿੱਲੀ। ਉਹ ਇਕ-ਦੂਜੇ ਨੂੰ ਲੰਮੇ ਸਮੇਂ ਲਈ ਤਾੜਦੇ ਰਹੇ। ਅਤੇ ਫਿਰ  
ਇਕ-ਦੂਜੇ ਨੂੰ ਘੁੱਟਕੇ ਜੱਫੀ ਪਾਈ।

...

Âne trouva sa mère, seule et en deuil pour  
son enfant perdu. Ils se regardèrent  
longtemps. Puis ils s'embrassèrent très  
fort.

ਗਧਾ ਬੱਚਾ ਅਤੇ ਉਸਦੀ ਮਾਂ ਇਕੱਠੇ ਵੱਡੇ ਹੋਏ ਅਤੇ ਉਹਨਾਂ ਨੇ ਇੱਕੱਠੇ ਰਹਿਣ ਦੇ ਕਈ ਤਰੀਕੇ ਲੱਭੇ। ਹੌਲੀ ਹੌਲੀ, ਉਹਨਾਂ ਦੇ ਆਲੇ-ਦੁਆਲੇ, ਹੋਰ ਪਰਿਵਾਰ ਵੀ ਵੱਸਣੇ ਸ਼ੁਰੂ ਹੋ ਗਏ।

...

L'enfant-âne et sa mère ont grandi ensemble et ils ont trouvé plusieurs manières de coexister. Lentement, tout autour d'eux, d'autres familles ont commencés à s'installer.



# Storybooks Canada

[storybookscanada.ca](http://storybookscanada.ca)

ਗਧਾ ਬੱਚਾ

L'enfant-âne

Written by: Lindiwe Matshikiza

Illustrated by: Meghan Judge

Translated by: (pa) Anu Gill, (fr) Alexandra Danahy

This story originates from the African Storybook ([africanstorybook.org](http://africanstorybook.org)) and is brought to you by [Storybooks Canada](http://Storybooks Canada) in an effort to provide children's stories in Canada's many languages.



This work is licensed under a Creative Commons  
[Attribution 4.0 International License](https://creativecommons.org/licenses/by/4.0/).